

ਵਡਹੰਸੁ ਮਹਲਾ ੩ ਮਹਲਾ ਤੀਜਾ

Wadahans, Third Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥

Praise God, the True Lord; He is all-powerful to do all things.

ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥

The soul-bride shall never be a widow, and she shall never have to endure suffering.

ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥

She shall never suffer - night and day, she enjoys pleasures; that soul-bride merges in the Mansion of her Lord's Presence.

ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥

She knows her Beloved, the Architect of karma, and she speaks words of ambrosial sweetness.

ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥

The virtuous soul-brides dwell on the Lord's virtues; they keep their Husband Lord in their remembrance, and so they never suffer separation from Him.

ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥

So praise your True Husband Lord, who is all-powerful to do all things. ||1||

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥

The True Lord and Master is realized through the Word of His Shabad; He blends all with Himself.

ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥

That soul-bride is imbued with the Love of her Husband Lord, who banishes her self-conceit from within.

ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥

Eradicating her ego from within herself, death shall not consume her again; as Gurmukh, she knows the One Lord God.

ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥

The desire of the soul-bride is fulfilled; deep within herself, she is drenched in His Love. She meets the Great Giver, the Life of the World.

ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥

Imbued with love for the Shabad, she is like a youth intoxicated; she merges into the very being of her Husband Lord.

ਸਚਤਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥

The True Lord Master is realized through the Word of His Shabad. He blends all with Himself. ||2||

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੁਛਉ ਸੰਤਾ ਜਾਏ ॥

Those who have realized their Husband Lord - I go and ask those Saints about Him.

ਆਪੁ ਛੋਡਿ ਸੇਵਾ ਕਰੀ ਪਿਰੁ ਸਚਤਾ ਮਿਲੈ ਸਹਜਿ ਸੁਭਾਏ ॥

Renouncing ego, I serve them; thus I meet my True Husband Lord, with intuitive ease.

ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥

The True Husband Lord comes to meet the soul-bride who practices Truth, and is imbued with the True Word of the Shabad.

ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥

She shall never become a widow; she shall always be a happy bride. Deep within herself, she dwells in the celestial bliss of Samaadhi.

ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥

Her Husband Lord is fully pervading everywhere; beholding Him ever-present, she enjoys His Love, with intuitive ease.

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੁਛਉ ਸੰਤਾ ਜਾਏ ॥੩॥

Those who have realized their Husband Lord - I go and ask those Saints about Him. ||3||

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥

The separated ones also meet with their Husband Lord, if they fall at the Feet of the True Guru.

ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥

The True Guru is forever merciful; through the Word of His Shabad, demerits are burnt away.

ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥

Burning away her demerits through the Shabad, the soul-bride eradicates her love of duality, and remains absorbed in the True, True Lord.

ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥

Through the True Shabad, everlasting peace is obtained, and egotism and doubt are dispelled.

ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥

The Immaculate Husband Lord is forever the Giver of peace; O Nanak, through the Word of His Shabad, He is met.

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

The separated ones also meet with their Husband Lord, if they fall at the feet of the True Guru. ||4||1||